

 Print Page

Sri Guru Granth Sahib

Displaying 773 of

ਰਾਗੁ ਸੂਹੀ ਮਹਲਾ ੪ ਛੰਤ ਘਰੁ ੧

Raag Soohi Mehalaa 4 Shhanth Ghar 1

Raag Soohi, Fourth Mehl, Chhant, First House:

ਸੂਹੀ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੭੭੩

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਸੂਹੀ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੭੭੩

ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥

Sathigur Purakh Milaae Avagan Vikanaa Gun Ravaa Bal Raam Jeeo ||

If only I could meet the True Guru, the Primal Being. Discarding my faults and sins, I would chant the Lord's Glorious Praises.

ਸੂਹੀ (ਮਃ ੪) ਛੰਤ (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੨

Raag Suhi Guru Ram Das

ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥

Har Har Naam Dhhiaae Gurabaanee Nith Nith Chavaa Bal Raam Jeeo ||

I meditate on the Naam, the Name of the Lord, Har, Har. Continuously, continually, I chant the Word of the Guru's Bani.

ਸੂਹੀ (ਮਃ ੪) ਛੰਤ (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੨

Raag Suhi Guru Ram Das

ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥

Gurabaanee Sadh Meethee Laagee Paap Vikaar Gavaaeiaa ||

Gurbani always seems so sweet; I have eradicated the sins from within.

ਸੂਹੀ (ਮਃ ੪) ਛੰਤ (੧) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੩

Raag Suhi Guru Ram Das

ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥

Houmai Rog Gaeiaa Bho Bhaagaa Sehajae Sehaj Milaaeiaa ||

The disease of egotism is gone, fear has left, and I am absorbed in celestial peace.

ਸੁਹੀ (ਮਃ ੪) ਛੰਤ (੧) ੧:੪ - ਗੁਰੂ ਗ੍ਰੰਥ ਸਾਹਿਬ : ਅੰਗ ੭੭੩ ਪੰ. ੩

Raag Suhi Guru Ram Das

ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥

Kaaeiaa Saej Gur Sabadh Sukhaalee Giaan Thath Kar Bhogo ||

Through the Word of the Guru's Shabad, the bed of my body has become cozy and beautiful, and I enjoy the essence of spiritual wisdom.

ਸੁਹੀ (ਮਃ ੪) ਛੰਤ (੧) ੧:੫ - ਗੁਰੂ ਗ੍ਰੰਥ ਸਾਹਿਬ : ਅੰਗ ੭੭੩ ਪੰ. ੪

Raag Suhi Guru Ram Das

ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥

Anadhin Sukh Maanae Nith Raleeaa Naanak Dhhur Sanjogo ||1||

Night and day, I continually enjoy peace and pleasure. O Nanak, this is my pre-ordained destiny. ||1||

ਸੁਹੀ (ਮਃ ੪) ਛੰਤ (੧) ੧:੬ - ਗੁਰੂ ਗ੍ਰੰਥ ਸਾਹਿਬ : ਅੰਗ ੭੭੩ ਪੰ. ੫

Raag Suhi Guru Ram Das

ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥

Sath Santhokh Kar Bhao Kurram Kurramaaee Aaeiaa Bal Raam Jeeo ||

The soul-bride is lovingly embellished with truth and contentment; her Father, the Guru, has come to engage her in marriage to her Husband Lord.

ਸੁਹੀ (ਮਃ ੪) ਛੰਤ (੧) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੭੭੩ ਪੰ. ੫

Raag Suhi Guru Ram Das

ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥

Santh Janaa Kar Mael Gurabaanee Gaavaaeieaa Bal Raam Jeeo ||

Joining with the humble Saints, I sing Gurbani.

ਸੁਹੀ (ਮਃ ੪) ਛੰਤ (੧) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੭੭੩ ਪੰ. ੬

Raag Suhi Guru Ram Das

ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥

Baanee Gur Gaaee Param Gath Paaee Panch Milae Sohaaeiaa ||

Singing the Guru's Bani, I have obtained the supreme status; meeting with the Saints, the self-elect, I am blessed and adorned.

ਸੁਹੀ (ਮਃ ੪) ਛੰਤ (੧) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੭੭੩ ਪੰ. ੬

Raag Suhi Guru Ram Das

ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥

Gaeiaa Karodhh Mamathaa Than Naathee Paakhandd Bharam Gavaeiaa ||

Anger and attachment have left my body and run away; I have eradicated hypocrisy and doubt.

ਸੁਹੀ (ਮਃ ੪) ਛੰਤ (੧) ੨:੪ - ਗੁਰੂ ਗ੍ਰੰਥ ਸਾਹਿਬ : ਅੰਗ ੭੭੩ ਪੰ. ੭

Raag Suhi Guru Ram Das

ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥

Houmai Peer Gee Sukh Paaeiaa Aarogath Bheae Sareeraa ||

The pain of egotism is gone, and I have found peace; my body has become healthy and free of disease.

ਸੁਹੀ (ਮਃ ੪) ਛੰਤ (੧) ੨:੫ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੮

Raag Suhi Guru Ram Das

ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥

Gur Parasaadhee Breham Pashhaathaa Naanak Gunee Geheeraa ||2||

By Guru's Grace, O Nanak, I have realized God, the ocean of virtue. ||2||

ਸੁਹੀ (ਮਃ ੪) ਛੰਤ (੧) ੨:੬ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੮

Raag Suhi Guru Ram Das

ਮਨਮੁਖਿ ਵਿਛੁੜੀ ਦੁਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥

Manamukh Vishhurree Dhoor Mehal N Paaeae Bal Gee Bal Raam Jeeo ||

The self-willed manmukh is separated, far away from God; she does not obtain the Mansion of His Presence, and she burns.

ਸੁਹੀ (ਮਃ ੪) ਛੰਤ (੧) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੯

Raag Suhi Guru Ram Das

ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥

Anthar Mamathaa Koor Koorr Vihaajhae Koorr Lee Bal Raam Jeeo ||

Egotism and falsehood are deep within her; deluded by falsehood, she deals only in falsehood.

ਸੁਹੀ (ਮਃ ੪) ਛੰਤ (੧) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੯

Raag Suhi Guru Ram Das

ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥

Koorr Kapatt Kamaavai Mehaa Dhukh Paavai Vin Sathigur Mag N Paaeiaa ||

Practicing fraud and falsehood, she suffers terrible pain; without the True Guru, she does not find the way.

ਸੁਹੀ (ਮਃ ੪) ਛੰਤ (੧) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੦

Raag Suhi Guru Ram Das

ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥

Oujharr Panthh Bhramai Gaavaaree Khin Khin Dhhakae Khaaeiaa ||

The foolish soul-bride wanders along dismal pathways; each and every moment, she is bumped and pushed.

ਸੁਹੀ (ਮਃ ੪) ਛੰਤ (੧) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੦

Raag Suhi Guru Ram Das

ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥

Aapae Dhaeiaa Karae Prabh Dhaathaa Sathigur Purakh Milaaeae ||

God, the Great Giver, shows His Mercy, and leads her to meet the True Guru, the Primal Being.

ਸੂਹੀ (ਮਃ ੪) ਛੰਤ (੧) ੩:੫ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੧

Raag Suhi Guru Ram Das

ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥

Janam Janam Kae Vishhurrae Jan Maelae Naanak Sehaj Subhaaeae ||3||

Those beings who have been separated for countless incarnations, O Nanak, are reunited with the Lord, with intuitive ease. ||3||

ਸੂਹੀ (ਮਃ ੪) ਛੰਤ (੧) ੩:੬ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੨

Raag Suhi Guru Ram Das

ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥

Aaeiaa Lagan Ganaae Hiradhai Dhhan Oumaaheeeaa Bal Raam Jeeo ||

Calculating the most auspicious moment, the Lord comes into the bride's home; her heart is filled with ecstasy.

ਸੂਹੀ (ਮਃ ੪) ਛੰਤ (੧) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੨

Raag Suhi Guru Ram Das

ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥

Pandith Paadhhae Aan Pathee Behi Vaachaaeeaa Bal Raam Jeeo ||

The Pandits and astrologers have come, to sit and consult the almanacs.

ਸੂਹੀ (ਮਃ ੪) ਛੰਤ (੧) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੩

Raag Suhi Guru Ram Das

ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥

Pathee Vaachaaee Man Vajee Vadhhaae Jab Sajaan Sunae Ghar Aaeae ||

They have consulted the almanacs, and the bride's mind vibrates with bliss, when she hears that her Friend is coming into the home of her heart.

ਸੂਹੀ (ਮਃ ੪) ਛੰਤ (੧) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੩

Raag Suhi Guru Ram Das

ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥

Gunee Giaanee Behi Mathaa Pakaaeiaa Faerae Thath Dhivaaeae ||

The virtuous and wise men sat down and decided to perform the marriage immediately.

ਸੂਹੀ (ਮਃ ੪) ਛੰਤ (੧) ੪:੪ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੪

Raag Suhi Guru Ram Das

ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥

Var Paaeiaa Purakh Aganm Agochar Sadh Navathan Baal Sakhaaeae ||

She has found her Husband, the Inaccessible, Unfathomable Primal Lord, who is forever young; He is her Best Friend from her earliest childhood.

ਸੁਹੀ (ਮਃ ੪) ਛੰਤ (੧) ੪:੫ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੫
Raag Suhi Guru Ram Das

ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥

Naanak Kirapaa Kar Kai Maelae Vishhurr Kadhae N Jaaee ||4||1||

O Nanak, he has mercifully united the bride with Himself. She shall never be separated again. ||4||1||

ਸੁਹੀ (ਮਃ ੪) ਛੰਤ (੧) ੪:੬ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੫
Raag Suhi Guru Ram Das

ਸੂਹੀ ਮਹਲਾ ੪ ॥

Soohee Mehalaa 4 ||

Soohee, Fourth Mehl:

ਸੁਹੀ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੭੭੩

ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥

Har Pehilarree Laav Paravirathee Karam Dhrirraaeiaa Bal Raam Jeeo ||

In the first round of the marriage ceremony, the Lord sets out His Instructions for performing the daily duties of married life.

ਸੁਹੀ (ਮਃ ੪) ਛੰਤ (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੬
Raag Suhi Guru Ram Das

ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥

Baanee Brehamaa Vaedh Dharam Dhrirrahu Paap Thajaaeiaa Bal Raam Jeeo ||

Instead of the hymns of the Vedas to Brahma, embrace the righteous conduct of Dharma, and renounce sinful actions.

ਸੁਹੀ (ਮਃ ੪) ਛੰਤ (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੭
Raag Suhi Guru Ram Das

ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥

Dhharam Dhrirrahu Har Naam Dhhiaavahu Simrith Naam Dhrirraaeiaa ||

Meditate on the Lord's Name; embrace and enshrine the contemplative remembrance of the Naam.

ਸੁਹੀ (ਮਃ ੪) ਛੰਤ (੨) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੭
Raag Suhi Guru Ram Das

ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥

Sathigur Gur Pooraa Aaraadhhahu Sabh Kilavikh Paap Gavaaeiaa ||

Worship and adore the Guru, the Perfect True Guru, and all your sins shall be dispelled.

ਸੁਹੀ (ਮਃ ੪) ਛੰਤ (੨) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੮
Raag Suhi Guru Ram Das

ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥

Sehaj Anandh Hoaa Vaddabhaagee Man Har Har Meethaa Laaeiaa ||

By great good fortune, celestial bliss is attained, and the Lord, Har, Har, seems sweet to the mind.

ਸੁਹੀ (ਮਃ ੪) ਛੰਤ (੨) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੭੭੩ ਪੰ. ੧੮

Raag Suhi Guru Ram Das